



# Punjab Government Gazette

## EXTRAORDINARY

*Published by Authority*

CHANDIGARH, FRIDAY, MARCH 5, 2021 (PHALGUNA 14, 1942 SAKA)

### ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ  
(ਸਥਾਨਕ ਸਰਕਾਰ-3 ਸ਼ਾਖਾ)

### ਸੋਧ ਅਨੁਸਾਰ ਅਧਿਸੂਚਨਾ

ਮਿਤੀ 5 ਮਾਰਚ, 2021

**ਨੰ: 16/14/19-4ਸਸ3/526.**—ਜਿਵੇਂ ਕਿ ਨਗਰ ਕੌਂਸਲ ਨਕੋਦਰ ਵੱਲੋਂ “ਦੀ ਪੰਜਾਬ ਪਰੋਹਿਬੀਸ਼ਨ ਆਫ ਕਾਓ ਸਲਾਟਰ ਐਕਟ 1955” (15 ਆਫ 1956) ਦੀ ਧਾਰਾ 7 ਅਧੀਨ ਆਪਣੇ ਮਤਾ ਨੰ: 167 ਮਿਤੀ 30.9.2015 ਰਾਹੀਂ ਕਾਓ ਸੈਸ ਲਗਾਉਣਾ ਪ੍ਰਵਾਨ ਕੀਤਾ ਹੈ। ਇਸ ਦੇ ਸਬੰਧ ਵਿੱਚ ਅਖਬਾਰ ਰਾਹੀਂ ਜਨਤਕ ਸੂਚਨਾ ਪ੍ਰਕਾਸ਼ਤ ਕਰਵਾ ਕੇ ਆਮ ਜਨਤਾ ਪਾਸੋਂ ਇਤਰਾਜ਼ ਅਤੇ ਸੁਝਾਓ ਮੰਗੇ ਗਏ ਸਨ, ਪ੍ਰਾਪਤ ਇਤਰਾਜ਼ ਨੂੰ ਖਾਰਜ ਕਰਕੇ ਨਗਰ ਕੌਂਸਲ ਨਕੋਦਰ ਵੱਲੋਂ ਮਤਾ ਨੰ: 49 ਮਿਤੀ 20.7.2016 ਨੂੰ ਫਾਈਨਲ ਨੋਟੀਫਿਕੇਸ਼ਨ ਕਰਾਉਣ ਲਈ ਮਤਾ ਲਗਾਉਣਾ ਪ੍ਰਵਾਨ ਕੀਤਾ ਗਿਆ।

2. ਇਸ ਲਈ ਹੁਣ “ਦੀ ਪੰਜਾਬ ਪਰੋਹਿਬੀਸ਼ਨ ਆਫ ਕਾਓ ਸਲਾਟਰ ਐਕਟ 1955” (15 ਆਫ 1956) ਦੀ ਧਾਰਾ 7 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਘੋਸ਼ਣਾ ਕਰਦੇ ਹਨ ਕਿ ਨਗਰ ਕੌਂਸਲ ਨਕੋਦਰ ਦੇ ਖੇਤਰ ਵਿਖੇ ਹੇਠ ਲਿਖੀਆਂ ਵਸਤਾਂ ਦੀ ਵਿਕਰੀ ਉਤੇ ਫੀਸ (ਕਾਓ ਸੈਸ) ਲਾਗੂ ਹੋਵੇਗਾ ਜਿਸ ਦੀਆਂ ਕੁਲੈਕਟਿੰਗ ਏਜੰਸੀਆਂ ਹੇਠਾਂ ਦਿਤੇ ਟੇਬਲ ਵਿਚ ਘੋਸ਼ਿਤ ਕੀਤੀਆਂ ਜਾਂਦੀਆਂ ਹਨ:-

ਲੜੀ ਨੰ:	ਆਈਟਮ ਦਾ ਨਾਮ	ਪ੍ਰਤੀ ਆਈਟਮ ਫੀਸ (ਕਾਓ ਸੈਸ)	ਕੁਲੈਕਟਿੰਗ ਏਜੰਸੀ ਦਾ ਨਾਮ
1	ਤੇਲ ਟੈਂਕਰ ਪ੍ਰਤੀ ਚੱਕਰ	100/- ਰੁਪਏ	ਨਗਰ ਕੌਂਸਲ ਨਕੋਦਰ
2	ਬਿਜਲੀ ਪ੍ਰਤੀ ਯੂਨਿਟ	2 ਪੈਸੇ	ਕਾਰਜਕਾਰੀ ਇੰਜੀਨੀਅਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਜਲੰਧਰ
3	ਸੀਮਿੰਟ ਪ੍ਰਤੀ ਬੈਗ	01/- ਰੁਪਏ	ਨਗਰ ਕੌਂਸਲ ਨਕੋਦਰ
4	ਮੈਰਿਜ ਪੈਲਿਸ ਏ.ਸੀ. ਪ੍ਰਤੀ ਫੰਕਸ਼ਨ	1000/- ਰੁਪਏ	ਨਗਰ ਕੌਂਸਲ ਨਕੋਦਰ
5	ਮੈਰਿਜ ਪੈਲਿਸ ਨਾਨ ਏ.ਸੀ. ਪ੍ਰਤੀ ਫੰਕਸ਼ਨ	500/- ਰੁਪਏ	ਨਗਰ ਕੌਂਸਲ ਨਕੋਦਰ

6	ਫੋਰ ਵੀਲਰ ਗੱਡੀ ਪ੍ਰਤੀ ਵਹੀਕਲ ਦੀ ਵਿਕਰੀ ਤੇ	1000/- ਰੁਪਏ	ਉਪ ਮੰਡਲ ਮੈਜਿਸਟਰੇਟ, ਨਕੋਦਰ
7	ਦੋ ਵੀਲਰ ਗੱਡੀ ਪ੍ਰਤੀ ਵਹੀਕਲ ਦੀ ਵਿਕਰੀ ਤੇ	200/- ਰੁਪਏ	ਉਪ ਮੰਡਲ ਮੈਜਿਸਟਰੇਟ, ਨਕੋਦਰ

ਨੋਟ: ਸ਼ਰਾਬ/ਬੀਅਰ ਤੇ ਕਰ ਵਿਭਾਗ ਵਲੋਂ ਲਾਇਸੈਂਸ ਫੀਸ ਲਗਾਈ ਗਈ ਹੈ। ਇਹ ਆਮਦਨ ਕਾਓ ਸੈੱਸ ਦੇ ਰੱਖ-ਰਖਾਓ ਲਈ ਵਰਤੀ ਜਾਣੀ ਹੈ।

ਚੰਡੀਗੜ੍ਹ  
ਮਿਤੀ 3 ਮਾਰਚ, 2021

ਅਜੋਏ ਕੁਮਾਰ ਸਿਨਹਾ, ਆਈ.ਏ.ਐਸ.,  
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ,  
ਸਥਾਨਕ ਸਰਕਾਰ ਵਿਭਾਗ।